

ਸਿਰੀਰਾਗੁ ਮਹਲਾ ੪ ਘਰੁ ੨ ਛੰਤ

Siree Raag, Fourth Mehl, Second House, Chhant:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਮੁੰਧ ਇਆਣੀ ਪੇਈਅੜੈ ਕਿਉ ਕਰਿ ਹਰਿ ਦਰਸਨੁ ਪਿਖੈ ॥

How can the ignorant soul-bride obtain the Blessed Vision of the Lord's Darshan, while she is in this world of her father's home?

ਹਰਿ ਹਰਿ ਅਪਨੀ ਕਿਰਪਾ ਕਰੇ ਗੁਰਮੁਖਿ ਸਾਹੁਰੜੈ ਕੰਮ ਸਿਖੈ ॥

When the Lord Himself grants His Grace, the Gurmukh learns the duties of her Husband's Celestial Home.

ਸਾਹੁਰੜੈ ਕੰਮ ਸਿਖੈ ਗੁਰਮੁਖਿ ਹਰਿ ਹਰਿ ਸਦਾ ਧਿਆਏ ॥

The Gurmukh learns the duties of her Husband's Celestial Home; she meditates forever on the Lord, Har, Har.

ਸਹੀਆ ਵਿਚਿ ਫਿਰੈ ਸੁਹੇਲੀ ਹਰਿ ਦਰਗਹ ਬਾਹ ਲੁਡਾਏ ॥

She walks happily among her companions, and in the Lord's Court, she swings her arms joyfully.

ਲੇਖਾ ਧਰਮ ਰਾਇ ਕੀ ਬਾਕੀ ਜਪਿ ਹਰਿ ਹਰਿ ਨਾਮੁ ਕਿਰਖੈ ॥

Her account is cleared by the Righteous Judge of Dharma, when she chants the Name of the Lord, Har, Har.

ਮੁੰਧ ਇਆਣੀ ਪੇਈਅੜੈ ਗੁਰਮੁਖਿ ਹਰਿ ਦਰਸਨੁ ਦਿਖੈ ॥੧॥

The ignorant soul-bride becomes Gurmukh, and gains the Blessed Vision of the Lord's Darshan, while she is still in her father's house. ||1||

ਵੀਆਹੁ ਹੋਆ ਮੇਰੇ ਬਾਬੁਲਾ ਗੁਰਮੁਖੇ ਹਰਿ ਪਾਇਆ ॥

My marriage has been performed, O my father. As Gurmukh, I have found the Lord.

ਅਗਿਆਨੁ ਅੰਧੇਰਾ ਕਟਿਆ ਗੁਰ ਗਿਆਨੁ ਪ੍ਰਚੰਡੁ ਬਲਾਇਆ ॥

The darkness of ignorance has been dispelled. The Guru has revealed the blazing light of spiritual wisdom.

ਬਲਿਆ ਗੁਰ ਗਿਆਨੁ ਅੰਧੇਰਾ ਬਿਨਸਿਆ ਹਰਿ ਰਤਨੁ ਪਦਾਰਥੁ ਲਾਧਾ ॥

This spiritual wisdom given by the Guru shines forth, and the darkness has been dispelled. I have found the Priceless Jewel of the Lord.

ਹਉਮੈ ਰੋਗੁ ਗਇਆ ਦੁਖੁ ਲਾਥਾ ਆਪੁ ਆਪੈ ਗੁਰਮਤਿ ਖਾਧਾ ॥

The sickness of my ego has been dispelled, and my pain is over and done. Through the Guru's Teachings, my identity has consumed my identical identity.

ਅਕਾਲ ਮੂਰਤਿ ਵਰੁ ਪਾਇਆ ਅਬਿਨਾਸੀ ਨਾ ਕਦੇ ਮਰੈ ਨ ਜਾਇਆ ॥

I have obtained my Husband Lord, the Akaal Moorat, the Undying Form. He is Imperishable; He shall never die, and He shall never ever leave.

ਵੀਆਹੁ ਹੋਆ ਮੇਰੇ ਬਾਬੋਲਾ ਗੁਰਮੁਖੇ ਹਰਿ ਪਾਇਆ ॥੨॥

My marriage has been performed, O my father. As Gurmukh, I have found the Lord. ||2||

ਹਰਿ ਸਤਿ ਸਤੇ ਮੇਰੇ ਬਾਬੁਲਾ ਹਰਿ ਜਨ ਮਿਲਿ ਜੰਵ ਸੁਹੰਦੀ ॥

The Lord is the Truest of the True, O my father. Meeting with the humble servants of the Lord, the marriage procession looks beautiful.

ਪੇਵਕੜੈ ਹਰਿ ਜਪਿ ਸੁਹੇਲੀ ਵਿਚਿ ਸਾਹੁਰੜੈ ਖਰੀ ਸੋਹੰਦੀ ॥

She who chants the Lord's Name is happy in this world of her father's home, and in the next world of her Husband Lord, she shall be very beautiful.

ਸਾਹੁਰੜੈ ਵਿਚਿ ਖਰੀ ਸੋਹੰਦੀ ਜਿਨਿ ਪੇਵਕੜੈ ਨਾਮੁ ਸਮਾਲਿਆ ॥

In her Husband Lord's Celestial Home, she shall be most beautiful, if she has remembered the Naam in this world.

ਸਭੁ ਸਫਲਿਓ ਜਨਮੁ ਤਿਨਾ ਦਾ ਗੁਰਮੁਖਿ ਜਿਨਾ ਮਨੁ ਜਿਣਿ ਪਾਸਾ ਢਾਲਿਆ ॥

Fruitful are the lives of those who, as Gurmukh, have conquered their minds- they have won the game of life.

ਹਰਿ ਸੰਤ ਜਨਾ ਮਿਲਿ ਕਾਰਜੁ ਸੋਹਿਆ ਵਰੁ ਪਾਇਆ ਪੁਰਖੁ ਅਨੰਦੀ ॥

Joining with the humble Saints of the Lord, my actions bring prosperity, and I have obtained the Lord of Bliss as my Husband.

ਹਰਿ ਸਤਿ ਸਤਿ ਮੇਰੇ ਬਾਬੋਲਾ ਹਰਿ ਜਨ ਮਿਲਿ ਜੰਵ ਸੋਹੰਦੀ ॥੩॥

The Lord is the Truest of the True, O my father. Joining with the humble servants of the Lord, the marriage party has been embellished. ||3||

ਹਰਿ ਪ੍ਰਭੁ ਮੇਰੇ ਬਾਬੁਲਾ ਹਰਿ ਦੇਵਹੁ ਦਾਨੁ ਮੈ ਦਾਜੋ ॥

O my father, give me the Name of the Lord God as my wedding gift and dowry.

ਹਰਿ ਕਪੜੋ ਹਰਿ ਸੋਭਾ ਦੇਵਹੁ ਜਿਤੁ ਸਵਰੈ ਮੇਰਾ ਕਾਜੋ ॥

Give me the Lord as my wedding gown, and the Lord as my glory, to accomplish my works.

ਹਰਿ ਹਰਿ ਭਗਤੀ ਕਾਜੁ ਸੁਹੇਲਾ ਗੁਰਿ ਸਤਿਗੁਰਿ ਦਾਨੁ ਦਿਵਾਇਆ ॥

Through devotional worship to the Lord, this ceremony is made blissful and beautiful; the Guru, the True Guru, has given this gift.

ਖੰਡਿ ਵਰਭੰਡਿ ਹਰਿ ਸੋਭਾ ਹੋਈ ਇਹੁ ਦਾਨੁ ਨ ਰਲੈ ਰਲਾਇਆ ॥

Across the continents, and throughout the Universe, the Lord's Glory is pervading. This gift is not diminished by being diffused among all.

ਹੋਰਿ ਮਨਮੁਖ ਦਾਜੁ ਜਿ ਰਖਿ ਦਿਖਾਲਹਿ ਸੁ ਕੂੜੁ ਅਹੰਕਾਰੁ ਕਚੁ ਪਾਜੋ ॥

Any other dowry, which the self-willed manmukhs offer for show, is only false egotism and a worthless display.

ਹਰਿ ਪ੍ਰਭੁ ਮੇਰੇ ਬਾਬੁਲਾ ਹਰਿ ਦੇਵਹੁ ਦਾਨੁ ਮੈ ਦਾਜੋ ॥੪॥

O my father, please give me the Name of the Lord God as my wedding gift and dowry. ||4||

ਹਰਿ ਰਾਮ ਰਾਮ ਮੇਰੇ ਬਾਬੋਲਾ ਪਿਰ ਮਿਲਿ ਧਨ ਵੇਲ ਵਧੰਦੀ ॥

The Lord, Raam, Raam, is All-pervading, O my father. Meeting her Husband Lord, the soul-bride blossoms forth like the flourishing vine.

ਹਰਿ ਜੁਗਹ ਜੁਗੋ ਜੁਗ ਜੁਗਹ ਜੁਗੋ ਸਦ ਪੀੜੀ ਗੁਰੂ ਚਲੰਦੀ ॥

In age after age, through all the ages, forever and ever, those who belong to the Guru's Family shall prosper and increase.

ਜੁਗਿ ਜੁਗਿ ਪੀੜੀ ਚਲੈ ਸਤਿਗੁਰ ਕੀ ਜਿਨੀ ਗੁਰਮੁਖਿ ਨਾਮੁ ਧਿਆਇਆ ॥

Age after age, the Family of the True Guru shall increase. As Gurmukh, they meditate on the Naam, the Name of the Lord.

ਹਰਿ ਪੁਰਖੁ ਨ ਕਬ ਹੀ ਬਿਨਸੈ ਜਾਵੈ ਨਿਤ ਦੇਵੈ ਚੜੈ ਸਵਾਇਆ ॥

The Almighty Lord never dies or goes away. Whatever He gives, keeps on increasing.

ਨਾਨਕ ਸੰਤ ਸੰਤ ਹਰਿ ਏਕੋ ਜਪਿ ਹਰਿ ਹਰਿ ਨਾਮੁ ਸੋਹੰਦੀ ॥

O Nanak, the One Lord is the Saint of Saints. Chanting the Name of the Lord, Har, Har, the soul-bride is bountiful and beautiful.

ਹਰਿ ਰਾਮ ਰਾਮ ਮੇਰੇ ਬਾਬੁਲਾ ਪਿਰ ਮਿਲਿ ਧਨ ਵੇਲ ਵਧੰਦੀ ॥੫॥੧॥

The Lord, Raam, Raam, is All-pervading, O my father. Meeting her Husband Lord, the soul-bride blossoms forth like the flourishing vine. ||5||1||